

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ
 ਭਲੇ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੇ ਅੰਤੁ ਨ ਪਾਰਾਵਾਰਾ ॥ ਕਰੁ ਗਹਿ
 ਕਾਢਿ ਲੀਓ ਜਨੁ ਅਪੁਨਾ ਬਿਖੁ ਸਾ ਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ
 ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥ ੨॥੯॥੨੮॥
 {ਪੰਨਾ 717}

ਪਦਅਰਥ:- ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਸਹਜਿ—ਆਤਮਕ ਅਡੋਲਤਾ ਦੇ ਕਾਰਨ। ਅੰਕੁਰੁ—(ਪਿਛਲੇ
 ਬੀਜੇ ਹੋਏ ਭਲੇ ਕਰਮਾਂ ਦਾ) ਅੰਗੂਰ। ਰਹਾਉ।

ਭੇਟਿਓ—ਮਿਲ ਪਿਆ। ਬਡ ਭਾਗੀ—ਵੱਡੀ ਕਿਸਮਤ ਨਾਲ। ਜਾ ਕੇ—ਜਿਸ (ਪਰਮਾਤਮਾ) ਦਾ। ਪਾਰਾਵਾਰਾ—
 ਪਾਰ ਅਵਾਰ, ਪਾਰਲਾ ਉਰਲਾ ਬੰਨਾ। ਕਰੁ—{ਇਕ-ਵਚਨ} ਹੱਥ। ਗਹਿ—ਫੜ ਕੇ। ਜਨੁ ਅਪੁਨਾ—ਆਪਣੇ
 ਸੇਵਕ ਨੂੰ। ਬਿਖੁ—ਜ਼ਹਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਮਾਇਆ ਦੇ ਮੋਹ ਦਾ ਜ਼ਹਰ। 1।

ਗੁਰ ਬਚਨੀ—ਗੁਰੂ ਦੇ ਬਚਨਾਂ ਦੀ ਰਾਹੀਂ। ਸੰਕਟ ਦੁਆਰਾ—ਕਸ਼ਟਾਂ (ਵਾਲੇ ਚੌਰਾਸੀ ਦੇ ਗੇੜ) ਦਾ ਦਰਵਾਜ਼ਾ।
 ਗਹੀ—ਫੜੀ ਹੈ। ਪੁਨਹ ਪੁਨਹ—ਮੁੜ ਮੁੜ। 2।

ਅਰਥ:- ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ
 (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ)
 ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ
 ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ। ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ
 ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-
 ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ। 1।

ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ,
 ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ
 ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ
 ਨਿਵਾਂਦਾ ਹਾਂ। 2। 9। 27।